

ਨਟ ਮਹਲਾ ੪ ॥ ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥ ਜਿਉ ਕੁੰਚਰੁ ਤਦੁਐ ਪਕਰਿ ਚਲਾਇਓ ਕਰਿ  
ਉਪਰੁ ਕਢਿ ਨਿਸਤਾਰੇ ॥੧॥ ਰਹਾਉ ॥ ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ  
ਧਾਰੇ ॥ ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥ ੧॥ ਹਰਿ ਹਰਿ ਸੇਵਕੁ ਸੇਵਾ  
ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥ ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥ ੨॥  
ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥ ਆਪਿ ਦਇਆਲੁ ਦਇਆ ਦਾਨੁ  
ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥ ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਝਾਰੇ ॥  
ਬਨੁ ਬਨੁ ਢੁਢਿ ਢੁਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥ {ਪੰਨਾ 982}

ਪਦਅਰਥ:- ਰਾਮ—ਹੇ ਰਾਮ! ਪ੍ਰਭੂ—ਹੇ ਪ੍ਰਭੂ! ਰਖਵਾਰੇ—ਤੂੰ ਰਾਖਾ ਬਣਦਾ ਹੈਂ। ਕੁੰਚਰੁ—ਗਜ, ਹਾਥੀ (ਸਰਾਪ  
ਨਾਲ ਗੰਧਰਬ ਤੋਂ ਬਣਿਆ ਹੋਇਆ ਹਾਥੀ)। ਤਦੁਐ—ਤੰਦੁਏ ਨੇ। ਪਕਰਿ—ਫੜ ਕੇ। ਉਪਰੁ—ਉੱਚਾ  
{ਵਿਸ਼ੇਸ਼ਣ}। ਕਢਿ—ਕੱਢ ਕੇ। ਨਿਸਤਾਰੇ—ਬਚਾ ਲਿਆ।1। ਰਹਾਉ।

ਅਤਿ ਨੀਕੇ—ਬਹੁਤ ਸੋਹਣੇ। ਮਨਿ—ਮਨ ਵਿਚ। ਕਰਿ—ਪੈਦਾ ਕਰ ਕੇ। ਧਾਰੇ—ਸਹਾਰਾ ਦੇਂਦਾ ਹੈ। ਪ੍ਰਭਿ—ਪ੍ਰਭੂ  
ਨੇ। ਮਨਿ—ਮਨ ਵਿਚ। ਭਾਵੈ—ਭਾਉਂਦਾ ਹੈ। ਪੈਜ—ਇੱਜ਼ਤ।1।

ਸਭੁ—ਹਰ ਥਾਂ। ਪਸਾਰੇ—ਪਸਾਰਾ, ਖਿਲਾਰਾ। ਪੁਰਖੁ—ਸਰਬ-ਵਿਆਪਕ ਪ੍ਰਭੂ। ਨਿਹਾਰੇ—ਵੇਖਦਾ ਹੈ।2।

ਰਵਿਆ—ਵਿਆਪਕ ਹੈ। ਠਾਈ—ਥਾਵਾਂ ਵਿਚ। ਸਭੁ ਜਗਤੁ—ਸਾਰਾ ਸੰਸਾਰ। ਚੇਰੀ—ਦਾਸੀ (ਵਾਂਗ)।  
ਸਮਾਰੇ—ਸੰਭਾਲਦਾ ਹੈ। ਦਾਨੁ ਦੇਵੈ—ਦਾਨ ਦੇਂਦਾ ਹੈ। ਕੀਰੇ ਕਾਰੇ—ਕੀਰੇ ਕਰੇ, ਕੀੜੇ ਪੈਦਾ ਕੀਤੇ।3।

ਵਾਸੁ—ਸੁਗੰਧੀ। ਮੁਸਕਾਈ—ਕਸਤੂਰੀ ਦੀ। ਭ੍ਰਮਿ—ਭੁਲੇਖੇ ਵਿਚ। ਭੂਲਾ—ਕੁਰਾਹੇ ਪਿਆ ਹੋਇਆ। ਮਿਰਗੁ—  
ਹਰਨ। ਸਿੰਝਾਰੇ—ਸਿੰਝ ਮਾਰਦਾ ਫਿਰਦਾ ਹੈ, ਸੁੰਘਦਾ ਫਿਰਦਾ ਹੈ। ਬਨੁ ਬਨੁ—ਹਰੇਕ ਜੰਗਲ। ਫਿਰਿ—ਫਿਰ ਕੇ,  
ਭਟਕ ਕੇ। ਗੁਰਿ ਪੂਰੈ—ਪੂਰੇ ਗੁਰੂ ਨੇ। ਘਰਿ—ਘਰ ਵਿਚ।4।

ਅਰਥ:- ਹੇ ਮੇਰੇ ਰਾਮ! ਹੇ ਮੇਰੇ ਪ੍ਰਭੂ! (ਜਿਸ ਉੱਤੇ ਭੀ ਮਿਹਰ ਕਰਦਾ ਹੈ ਉਸ ਨੂੰ) ਗੁਰੂ ਦੀ ਸਰਨੀ ਪਾ ਕੇ (ਵਿਕਾਰਾਂ  
ਵਲੋਂ ਉਸ ਦਾ) ਰਾਖਾ ਬਣਦਾ ਹੈ, ਜਿਵੇਂ ਜਦੋਂ ਤੰਦੁਏ ਨੇ ਗਜ ਨੂੰ ਫੜ ਕੇ ਖਿਚ ਲਿਆ ਸੀ, ਤਾਂ ਤੂੰ ਉਸ ਨੂੰ ਉੱਚਾ ਕਰ  
ਕੇ ਕੱਢ ਕੇ (ਤੰਦੁਏ ਦੀ ਫਾਹੀ ਤੋਂ) ਬਚਾ ਲਿਆ ਸੀ।1। ਰਹਾਉ।

ਹੇ ਭਾਈ! ਪ੍ਰਭੂ ਦੇ ਭਗਤ ਬਹੁਤ ਸੋਹਣੇ ਜੀਵਨ ਵਾਲੇ ਹੁੰਦੇ ਹਨ, ਪ੍ਰਭੂ (ਉਹਨਾਂ ਦੇ ਮਨ ਵਿਚ) ਸਰਧਾ ਪੈਦਾ ਕਰ ਕੇ  
ਉਹਨਾਂ ਨੂੰ (ਆਪਣੇ ਨਾਮ ਦਾ) ਸਹਾਰਾ ਦੇਂਦਾ ਹੈ। ਹੇ ਭਾਈ! ਪ੍ਰਭੂ ਨੇ ਆਪ ਹੀ (ਆਪਣੇ ਸੇਵਕ ਦੇ ਅੰਦਰ) ਸਰਧਾ-  
ਭਗਤੀ ਪੈਦਾ ਕੀਤੀ ਹੁੰਦੀ ਹੈ, ਸੇਵਕ ਉਸ ਨੂੰ ਮਨ ਵਿਚ ਪਿਆਰਾ ਲੱਗਦਾ ਹੈ, ਪ੍ਰਭੂ ਆਪ ਹੀ ਸੇਵਕ ਦੀ ਇੱਜ਼ਤ  
ਬਚਾਂਦਾ ਹੈ।1।

ਹੇ ਭਾਈ! ਪ੍ਰਭੂ ਦਾ ਜਿਹੜਾ ਸੇਵਕ ਪ੍ਰਭੂ ਦੀ ਸੇਵਾ-ਭਗਤੀ ਵਿਚ ਲੱਗਦਾ ਹੈ, ਉਹ ਹਰ ਥਾਂ ਪ੍ਰਭੂ ਦਾ ਹੀ ਪਸਾਰਾ  
ਵੇਖਦਾ ਹੈ, ਉਸ ਨੂੰ ਉਹੀ ਸਰਬ-ਵਿਆਪਕ ਹਰ ਥਾਂ ਦਿੱਸਦਾ ਹੈ (ਉਸ ਨੂੰ ਦਿੱਸਦਾ ਹੈ ਕਿ) ਪ੍ਰਭੂ ਆਪ ਹੀ ਸਭ  
ਜੀਵਾਂ ਉਤੇ ਮਿਹਰ ਦੀ ਨਿਗਾਹ ਨਾਲ ਤੱਕ ਰਿਹਾ ਹੈ।2।

ਹੇ ਭਾਈ! ਮਾਲਕ ਹਰੀ ਪ੍ਰਭੂ ਸਭ ਥਾਵਾਂ ਵਿਚ ਭਰਪੂਰ ਹੈ, ਦਾਸੀ ਵਾਂਗ ਸਾਰੇ ਜਗਤ ਨੂੰ ਸੰਭਾਲਦਾ ਹੈ। ਦਇਆ ਦਾ  
ਸੋਮਾ ਪ੍ਰਭੂ ਆਪ ਹੀ ਸਭ ਜੀਵਾਂ ਉਤੇ ਦਇਆ ਕਰਦਾ ਹੈ, ਸਭਨਾਂ ਨੂੰ ਦਾਨ ਦੇਂਦਾ ਹੈ, ਪੱਥਰਾਂ ਵਿਚ ਭੀ ਉਹ ਆਪ  
ਹੀ ਕੀੜੇ ਪੈਦਾ ਕਰਦਾ ਹੈ (ਤੇ ਉਹਨਾਂ ਨੂੰ ਰਿਜ਼ਕ ਅਪੜਾਂਦਾ ਹੈ)।3।

ਹੇ ਭਾਈ! (ਹਰਨ ਦੇ ਅੰਦਰ ਹੀ) ਕਸਤੂਰੀ ਦੀ ਬਹੁਤ ਸੁਗੰਧੀ ਮੌਜੂਦ ਹੁੰਦੀ ਹੈ, ਪਰ ਭੁਲੇਖੇ ਵਿਚ ਭੁੱਲ ਕੇ ਹਰਨ

(ਉਸ ਸੁਗੰਧੀ ਦੀ ਖਾਤਰ ਝਾੜੀਆਂ ਵਿਚ) ਭਾਲ ਕਰਦਾ ਫਿਰਦਾ ਹੈ (ਇਹੀ ਹਾਲ ਜੀਵ-ਇਸਤ੍ਰੀ ਦਾ ਹੁੰਦਾ ਹੈ। ਪ੍ਰਭੂ ਤਾਂ ਇਸ ਦੇ ਅੰਦਰ ਹੀ ਵੱਸਦਾ ਹੈ, ਪਰ ਇਹ ਵਿਚਾਰੀ) ਜੰਗਲ ਜੰਗਲ ਢੂੰਢ ਢੂੰਢ ਕੇ ਭਟਕ ਭਟਕ ਕੇ ਥੱਕ ਜਾਂਦੀ ਹੈ। (ਆਖਰ) ਪੂਰੇ ਗੁਰੂ ਨੇ ਇਸ ਨੂੰ ਘਰ ਵਿਚ (ਹੀ ਵੱਸਦਾ ਪ੍ਰਭੂ ਵਿਖਾਇਆ ਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਇਆ।4।

ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥ ੫ ॥ ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥ ਜਿਉ ਜਨ ਚੰਦ੍ਰਹਾਂਸੁ ਦੁਖਿਆ ਪ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥ ੬ ॥ ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥ ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥ ੭ ॥ ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੯॥ {ਪੰਨਾ 982}

ਪਦਅਰਥ:- ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਸਾਰੇ—ਸੰਭਾਲਦਾ ਹੈ, ਲੱਭਦਾ ਹੈ। ਗੁਰੁ ਕਹੈ—ਗੁਰੂ ਉਚਾਰਦਾ ਹੈ। ਮਾਨੈ—ਮੰਨਦਾ ਹੈ, ਸਰਧਾ ਬਣਾਂਦਾ ਹੈ। ਪਰਤਖਿ—ਪਰਗਟ ਤੌਰ ਤੇ, ਯਕੀਨੀ ਤੌਰ ਤੇ।5।

ਸਭੁ—ਹਰ ਥਾਂ। ਪਸਰਿਆ—ਵਿਆਪਕ। ਮਨਿ—ਮਨ ਵਿਚ। ਖਾਵਾਰੇ—ਖਾਂਦਾ ਹੈ। ਦੁਖਿਆ—ਦੁਖਾਇਆ। ਚੰਦ੍ਰਹਾਂਸੁ—ਇਕ ਰਾਜੇ ਦਾ ਲੜਕਾ ਜਿਸ ਨੂੰ ਪ੍ਰਿਸਟਬੁਧੀ ਨੇ ਮਰਵਾਣ ਦਾ ਜਤਨ ਕੀਤਾ, ਪਰ ਭੁਲੇਖੇ ਵਿਚ ਆਪਣੇ ਹੀ ਪੁੱਤਰ ਨੂੰ ਕਤਲ ਕਰ ਬੈਠਾ। ਲੂਕੀ—ਚੁਆਤੀ ਨਾਲ, ਅੱਗ ਨਾਲ। ਜਾਰੇ—ਸਾੜਦਾ ਹੈ।6।

ਕਉ—ਨੂੰ। ਅੰਤਰਿ ਰਿਦ—ਹਿਰਦੇ ਵਿਚ। ਲੋਚੈ—ਤਾਂਘਦਾ ਹੈ। ਸਾਸ—ਸਾਹ {ਬਹੁ-ਵਚਨ}। ਨਿਹਾਰੇ—ਤੱਕਦਾ ਹੈ। ਦ੍ਰਿੜਾਏ—ਪੱਕੇ ਤੌਰ ਤੇ ਟਿਕਾਂਦਾ ਹੈ। ਜਨ ਪੀਛੈ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ। ਨਿਸਤਾਰੇ—ਪਾਰ ਲੰਘਾਂਦਾ ਹੈ।7।

ਠਾਕੁਰੁ—ਮਾਲਕ। ਆਪੇ—ਆਪ ਹੀ। ਸ੍ਰਿਸਟਿ—ਜਗਤ, ਦੁਨੀਆ। ਸਭੁ—ਹਰ ਥਾਂ। ਵਰਤੈ—ਮੌਜੂਦ ਹੈ।8।

ਅਰਥ:- (ਹੇ ਭਾਈ! ਗੁਰੂ ਦੀ) ਬਾਣੀ (ਸਿੱਖ ਦਾ) ਗੁਰੂ ਹੈ, ਗੁਰੂ ਬਾਣੀ ਵਿਚ ਮੌਜੂਦ ਹੈ। (ਗੁਰੂ ਦੀ) ਬਾਣੀ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹੈ, ਜਿਸ ਨੂੰ ਸਿੱਖ ਹਰ ਵੇਲੇ ਆਪਣੇ ਹਿਰਦੇ ਵਿਚ) ਸਾਂਭ ਰੱਖਦਾ ਹੈ। ਗੁਰੂ ਬਾਣੀ ਉਚਾਰਦਾ ਹੈ, (ਗੁਰੂ ਦਾ) ਸੇਵਕ ਉਸ ਬਾਣੀ ਉਤੇ ਸਰਧਾ ਧਾਰਦਾ ਹੈ। ਗੁਰੂ ਉਸ ਸਿੱਖ ਨੂੰ ਯਕੀਨੀ ਤੌਰ ਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।5।

ਹੇ ਭਾਈ! ਹਰ ਥਾਂ ਪਰਮਾਤਮਾ ਭਰਪੂਰ ਹੈ ਮੌਜੂਦ ਹੈ (ਪਰ ਜੀਵ ਨੂੰ ਇਹ ਸਮਝ ਨਹੀਂ ਆਉਂਦੀ, ਜੀਵ ਆਪਣੇ) ਮਨ ਵਿਚ ਬੀਜੇ ਕਰਮਾਂ ਦਾ ਫਲ ਖਾਂਦਾ ਹੈ (ਤੇ ਦੁੱਖੀ ਹੁੰਦਾ ਹੈ), ਜਿਵੇਂ ਪ੍ਰਿਸਟਬੁਧੀ ਭਲੇ ਚੰਦ੍ਰਹਾਂਸ ਦਾ ਬੁਰਾ ਲੋਚਦਾ ਲੋਚਦਾ ਆਪਣੇ ਹੀ ਘਰ ਨੂੰ ਚੁਆਤੀ ਨਾਲ ਸਾੜ ਬੈਠਾ।6।

ਹੇ ਭਾਈ! ਪ੍ਰਭੂ ਦਾ ਭਗਤ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵੇਖਣ ਲਈ ਤਾਂਘਦਾ ਰਹਿੰਦਾ ਹੈ, ਪ੍ਰਭੂ (ਭੀ ਆਪਣੇ) ਸੇਵਕ-ਭਗਤ ਦੀ ਹਰ ਵੇਲੇ ਰੱਖਿਆ ਕਰਦਾ ਰਹਿੰਦਾ ਹੈ। ਹਰ ਵੇਲੇ ਮਿਹਰ ਕਰ ਕੇ ਪ੍ਰਭੂ ਆਪਣੇ ਭਗਤ ਦੇ ਹਿਰਦੇ ਵਿਚ ਆਪਣੀ ਭਗਤੀ ਦਾ ਭਾਵ ਪੱਕਾ ਕਰਦਾ ਰਹਿੰਦਾ ਹੈ, ਆਪਣੇ ਭਗਤ ਦੇ ਪੂਰਨਿਆਂ ਉਤੇ ਤੁਰਨ ਵਾਲੇ ਜਗਤ ਨੂੰ ਭੀ ਪਾਰ ਲੰਘਾਂਦਾ ਹੈ।7।

ਹੇ ਭਾਈ! ਮਾਲਕ-ਪ੍ਰਭੂ ਆਪਣੇ ਆਪ ਨੂੰ ਆਪ ਹੀ ਜਗਤ-ਰੂਪ ਵਿਚ ਪਰਗਟ ਕਰਦਾ ਹੈ, ਆਪ ਹੀ ਆਪਣੀ ਰਚੀ ਸ੍ਰਿਸਟੀ ਨੂੰ ਸੋਹਣੀ ਬਣਾਂਦਾ ਹੈ। ਹੇ ਦਾਸ ਨਾਨਕ! (ਆਖ—) ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ, ਕਿਰਪਾ ਕਰ ਕੇ

ਆਪ ਹੀ (ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਕਰਦਾ ਹੈ।8।4।